

ਸੂਹੀ ਮਹਲਾ ੫ ॥

Soohee, Fifth Mehl:

ਮੀਤੁ ਸਾਜਨੁ ਸੁਤ ਬੰਧਪ ਭਾਈ ॥

He is my friend, companion, child, relative and sibling.

ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥

Wherever I look, I see the Lord as my companion and helper. ||1||

ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥

The Lord's Name is my social status, my honor and wealth.

ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ ॥

He is my pleasure, poise, bliss and peace. ||1||Pause||

ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥

I have strapped on the armor of meditation on the Supreme Lord God.

ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥

It cannot be pierced, even by millions of weapons. ||2||

ਹਰਿ ਚਰਨ ਸਰਣ ਗੜ ਕੋਟ ਹਮਾਰੈ ॥

The Sanctuary of the Lord's Feet is my fortress and battlement.

ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥੩॥

The Messenger of Death, the torturer, cannot demolish it. ||3||

ਨਾਨਕ ਦਾਸ ਸਦਾ ਬਲਿਹਾਰੀ ॥

Slave Nanak is forever a sacrifice

ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥

to the selfless servants and Saints of the Sovereign Lord, the Destroyer of ego. ||4||19||25||